

ਗਉੜੀ ਗੁਆਰੇਰੀ ਮਹਲਾ ੫ ॥

Gauree Gwaarayree, Fifth Mehl:

ਸਤਿਗੁਰ ਦਰਸਨਿ ਅਗਨਿ ਨਿਵਾਰੀ ॥

By the Blessed Vision of the True Guru's Darshan, the fire of desire is quenched.

ਸਤਿਗੁਰ ਭੇਟਤ ਹਉਮੈ ਮਾਰੀ ॥

Meeting the True Guru, egotism is subdued.

ਸਤਿਗੁਰ ਸੰਗਿ ਨਾਹੀ ਮਨੁ ਡੋਲੈ ॥

In the Company of the True Guru, the mind does not waver.

ਅੰਮ੍ਰਿਤ ਬਾਣੀ ਗੁਰਮੁਖਿ ਬੋਲੈ ॥੧॥

The Gurmukh speaks the Ambrosial Word of Gurbani. ||1||

ਸਭੁ ਜਗੁ ਸਾਚਾ ਜਾ ਸਚ ਮਹਿ ਰਾਤੇ ॥

He sees the True One pervading the whole world; he is imbued with the True One.

ਸੀਤਲ ਸਾਤਿ ਗੁਰ ਤੇ ਪ੍ਰਭ ਜਾਤੇ ॥੧॥ ਰਹਾਉ ॥

I have become cool and tranquil, knowing God, through the Guru.  
||1||Pause||

ਸੰਤ ਪ੍ਰਸਾਦਿ ਜਪੈ ਹਰਿ ਨਾਉ ॥

By the Grace of the Saints, one chants the Lord's Name.

ਸੰਤ ਪ੍ਰਸਾਦਿ ਹਰਿ ਕੀਰਤਨੁ ਗਾਉ ॥

By the Grace of the Saints, one sings the Kirtan of the Lord's Praises.

ਸੰਤ ਪ੍ਰਸਾਦਿ ਸਗਲ ਦੁਖ ਮਿਟੇ ॥

By the Grace of the Saints, all pains are erased.

ਸੰਤ ਪ੍ਰਸਾਦਿ ਬੰਧਨ ਤੇ ਛੁਟੇ ॥੨॥

By the Grace of the Saints, one is released from bondage. ||2||

ਸੰਤ ਕ੍ਰਿਪਾ ਤੇ ਮਿਟੇ ਮੋਹ ਭਰਮ ॥

By the kind Mercy of the Saints, emotional attachment and doubt are removed.

ਸਾਧ ਰੇਣ ਮਜਨ ਸਭਿ ਧਰਮ ॥

Taking a bath in the dust of the feet of the Holy - this is true Dharmic faith.

ਸਾਧ ਕ੍ਰਿਪਾਲ ਦਇਆਲ ਗੋਵਿੰਦੁ ॥

By the kindness of the Holy, the Lord of the Universe becomes merciful.

ਸਾਧਾ ਮਹਿ ਇਹ ਹਮਰੀ ਜਿੰਦੁ ॥੩॥

The life of my soul is with the Holy. ||3||

ਕਿਰਪਾ ਨਿਧਿ ਕਿਰਪਾਲ ਧਿਆਵਉ ॥ ਸਾਧਸੰਗਿ ਤਾ ਬੈਠਣੁ ਪਾਵਉ ॥

Meditating on the Merciful Lord, the Treasure of Mercy, I have obtained a seat in the Saadh Sangat.

ਮੋਹਿ ਨਿਰਗੁਣ ਕਉ ਪ੍ਰਭਿ ਕੀਨੀ ਦਇਆ ॥

I am worthless, but God has been kind to me.

ਸਾਧਸੰਗਿ ਨਾਨਕ ਨਾਮੁ ਲਇਆ ॥੪॥੨੨॥੯੧॥

In the Saadh Sangat, Nanak has taken to the Naam, the Name of the Lord.  
||4||22||91||